

ਵਡਹੰਸੁ ਮਹਲਾ ੩ ॥

Wadahans, Third Mehl:

ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥

This body is frail; old age is overtaking it.

ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥

Those who are protected by the Guru are saved, while others die, to be reincarnated; they continue coming and going.

ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥

Others die, to be reincarnated; they continue coming and going, and in the end, they depart regretfully. Without the Name, there is no peace.

ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥

As one acts here, so does he obtain his rewards; the self-willed manmukh loses his honor.

ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥

In the City of Death, there is pitch darkness, and huge clouds of dust; neither sister nor brother is there.

ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥

This body is frail; old age is overtaking it. ||1||

ਕਾਇਆ ਕੰਚਨੁ ਤਾਂ ਥੀਐ ਜਾਂ ਸਤਿਗੁਰੁ ਲਏ ਮਿਲਾਏ ॥

The body becomes like gold, when the True Guru unites one with Himself.

ਕ੍ਰਮੁ ਮਾਇਆ ਵਿਚਹੁ ਕਟੀਐ ਸਚੜੈ ਨਾਮਿ ਸਮਾਏ ॥

Doubt and Maya have been removed from within me, and I am merged in the Naam, the True Name of the Lord.

ਸਚੈ ਨਾਮਿ ਸਮਾਏ ਹਰਿ ਗੁਣ ਗਾਏ ਮਿਲਿ ਪ੍ਰੀਤਮ ਸੁਖੁ ਪਾਏ ॥

Merged in the True Name of the Lord, I sing the Glorious Praises of the Lord; meeting my Beloved, I have found peace.

ਸਦਾ ਅਨੰਦਿ ਰਹੈ ਦਿਨੁ ਰਾਤੀ ਵਿਚਹੁ ਹੰਉਮੈ ਜਾਏ ॥

I am in constant bliss, day and night; egotism has been dispelled from within me.

ਜਿਨੀ ਪੁਰਖੀ ਹਰਿ ਨਾਮਿ ਚਿਤੁ ਲਾਇਆ ਤਿਨ ਕੈ ਹੰਉ ਲਾਗਉ ਪਾਏ ॥

I fall at the feet of those who enshrine the Naam within their consciousness.

ਕਾਂਇਆ ਕੰਚਨੁ ਤਾਂ ਥੀਐ ਜਾ ਸਤਿਗੁਰੁ ਲਏ ਮਿਲਾਏ ॥੨॥

The body becomes like gold, when the True Guru unites one with Himself.
||2||

ਸੇ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥

We truly praise the True Lord, when the True Guru imparts understanding.

ਬਿਨੁ ਸਤਿਗੁਰ ਭਰਮਿ ਭੁਲਾਣੀਆ ਕਿਆ ਮੁਹੁ ਦੇਸਨਿ ਆਗੈ ਜਾਏ ॥

Without the True Guru, they are deluded by doubt; going to the world hereafter, what face will they display?

ਕਿਆ ਦੇਨਿ ਮੁਹੁ ਜਾਏ ਅਵਗੁਣਿ ਪਛੁਤਾਏ ਦੁਖੋ ਦੁਖੁ ਕਮਾਏ ॥

What face will they show, when they go there? They will regret and repent for their sins; their actions will bring them only pain and suffering.

ਨਾਮਿ ਰਤੀਆ ਸੇ ਰੰਗਿ ਚਲੂਲਾ ਪਿਰ ਕੈ ਅੰਕਿ ਸਮਾਏ ॥

Those who are imbued with the Naam are dyed in the deep crimson color of the Lord's Love; they merge into the Being of their Husband Lord.

ਤਿਸੁ ਜੇਵਡੁ ਅਵਰੁ ਨ ਸੂਝਈ ਕਿਸੁ ਆਗੈ ਕਹੀਐ ਜਾਏ ॥

I can conceive of no other as great as the Lord; unto whom should I go and speak?

ਸੇ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥੩॥

We truly praise the True Lord, when the True Guru imparts understanding.
||3||

ਜਿਨੀ ਸਚੜਾ ਸਚੁ ਸਲਾਹਿਆ ਹੰਉ ਤਿਨ ਲਾਗਉ ਪਾਏ ॥

I fall at the feet of those who praise the Truest of the True.

ਸੇ ਜਨ ਸਚੇ ਨਿਰਮਲੇ ਤਿਨ ਮਿਲਿਆ ਮਲੁ ਸਭ ਜਾਏ ॥

Those humble beings are true, and immaculately pure; meeting them, all filth is washed off.

ਤਿਨ ਮਿਲਿਆ ਮਲੁ ਸਭ ਜਾਏ ਸਚੈ ਸਰਿ ਨਾਏ ਸਚੈ ਸਹਜਿ ਸੁਭਾਏ ॥

Meeting them, all filth is washed off; bathing in the Pool of Truth, one becomes truthful, with intuitive ease.

ਨਾਮੁ ਨਿਰੰਜਨੁ ਅਗਮੁ ਅਗੋਚਰੁ ਸਤਿਗੁਰਿ ਦੀਆ ਬੁਝਾਏ ॥

The True Guru has given me the realization of the Naam, the Immaculate Name of the Lord, the unfathomable, the imperceptible.

ਅਨਦਿਨੁ ਭਗਤਿ ਕਰਹਿ ਰੰਗਿ ਰਾਤੇ ਨਾਨਕ ਸਚਿ ਸਮਾਏ ॥

Those who perform devotional worship to the Lord night and day, are imbued with His Love; O Nanak, they are absorbed in the True Lord.

ਜਿਨੀ ਸਚੜਾ ਸਚੁ ਧਿਆਇਆ ਹੰਉ ਤਿਨ ਕੈ ਲਾਗਉ ਪਾਏ ॥੪॥੪॥

I fall at the feet of those who meditate on the Truest of the True. ||4||4||